

ਸੋਮਵਾਰ 10 ਦਸੰਬਰ 2018 ਤੋਂ ਐਤਵਾਰ 16 ਦਸੰਬਰ 2018 ਤੱਕ

- **12.12.18 ਬੁੱਧਵਾਰ:-** ਸਾਹਿਬਜ਼ਾਦਾ ਫਤਿਹ ਸਿੰਘ ਜੀ ਦਾ ਜਨਮ ਦਿਨ ਹੈ।
- **4.30 ਵਜੇ:-** ਸਾਧ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ 4.30 ਵਜੇ ਹੋਣਗੇ , ਰਹਿਰਾਸ ਦੇ ਪਾਠ ਉਪਰੰਤ ਦੀਵਾਨ ਸੱਜਣਗੇ ਹਜ਼ੂਰੀ ਜਥਾ ਕੀਰਤਨ ਕਰੇਗਾ ਬਾਅਦ ਵਿਚ ਹੈਡ ਗ੍ਰੰਥੀ ਗਿਆਨੀ ਗੁਰਮੀਤ ਸਿੰਘ ਜੀ ਕਥਾ ਕਰਨਗੇ ਅਤੇ ਸਾਰੀ ਹੋਵੇਗੀ
- **13.12.18 ਵੀਰਵਾਰ:-**
- **6.00 ਵਜੇ:-** ਰਹਿਰਾਸ ਸਾਹਿਬ ਦੇ ਪਾਠ ਹੋਣਗੇ ਉਪਰੰਤ ਹਜ਼ੂਰੀ ਜਥਾ ਸ਼ਬਦ ਕੀਰਤਨ ਕਰੇਗਾ ਅਤੇ ਸਾਰੀ ਸੇਵਾ ਹੋਵੇਗੀ।
- **14.12.18 ਸ਼ੁਕਰਵਾਰ:-** ਪੋਹ ਦੀ ਸੰਗ੍ਰਾਂਧ ਦਾ ਦਿਨ ਹੈ।
- **10.00 ਵਜੇ:-** ਸਾਧ ਸੰਗਤ ਵੱਲੋਂ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ 10.00 ਵਜੇ ਅਰੰਭ ਹੋਣਗੇ ਸਾਰੀ ਸੇਵਾ ਹੋਵੇਗੀ।
- **15.12.18 ਸ਼ਨਿਚਰਵਾਰ:- 2.30 PM** ਬੀਬੀ ਗੀਤਾ ਕੌਰ ਅਤੇ ਪਰਿਵਾਰ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਹੋਣਗੇ ਉਤੇ ਸਾਰੀ ਸੇਵਾ ਹੋਵੇਗੀ।
- **4.00 ਵਜੇ:-** ਸ਼ਾਮ ਨੂੰ ਬੀਬੀਆਂ ਸਿਮਰਨ ਕਰਨਗੀਆਂ।
- **16.12.18 ਐਤਵਾਰ:- 9.00 ਵਜੇ:-** ਸਾਧ ਸੰਗਤ ਵੱਲੋਂ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਰਖਾਏ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 9.00 ਵਜੇ ਪੈਣਗੇ ਉਪਰੰਤ ਗਿੱਲ ਪਰਿਵਾਰ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਸਾਰੀ ਸੇਵਾ ਹੋਵੇਗੀ। ਬਾਅਦ 'ਚ ਹਜ਼ੂਰੀ ਜਥਾ ਕੀਰਤਨ ਕਰੇਗਾ, ਭਾਈ ਗੁਰਬਚਨ ਸਿੰਘ ਜੀ ਦਾ ਜਥਾ ਹਾਜ਼ਰੀ ਭਰੇਗਾ।
- 21 ਦਸੰਬਰ ਸ਼ਹੀਦੀ ਵੱਡੇ ਸਾਹਿਬਜ਼ਾਦੇ
- 24 Dec Christmas Eve
- 25 Dec Christmas day
- 26 ਦਸੰਬਰ ਜਨਮ ਦਿਨ ਸ਼ਹੀਦ ਸ ਉਧਮ ਸਿੰਘ ਜੀ
- 26-28 ਦਸੰਬਰ ਸ਼ਹੀਦੀ ਛੋਟੇ ਸਾਹਿਬਜ਼ਾਦੇ
- 31.12.18 ਨਵੇਂ ਸਾਲ ਦੇ ਸਬੰਧ ਵਿੱਚ ਸ਼ਾਮ ਨੂੰ 6.00 ਵਜੇ ਤੋਂ 12.00 ਵਜੇ ਤੱਕ ਸ਼ਪੈਸ਼ਲ ਦੀਬਾਨ ਸੱਜਣਗੇ।
- 5.1.2019 ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਕਵੀ ਦਰਬਾਰ ਹੋਣਗੇ।

Sahibzada Fateh Singh

- Sahibzada Fateh Singh was born in [Anandpur Sahib](#) on 12 December 1699, the fourth son of [Mata Jito](#), Guru Gobind Singh's first wife. His mother died when he was one year old, and he and his brother Zorawar were cared for by their grandmother, [Mata Gujar](#), until their martyrdom.^[1]

In May 1705 a combination of [Mughals](#) and hillmen besieged [Anandpur Sahib](#) on the orders of [Mughal emperor Aurangzeb](#). For several months the Sikhs withstood the attacks and blockade, but eventually the stock of food in the town ran out. The Mughals offered the Sikhs safe exit if they left Anandpur. Guru Gobind Singh agreed and evacuated the town with his family and a small band of retainers. Mata

Gujari and the two Sahibzadas were brought by the family's servant Gangu to his native village of Sahedi. Bribed by the Mughals, he turned over the three members of Guru Gobind Singh's family to the *faujdar* of [Sirhind](#). They were then brought to the Nawab [Wazir Khan \(Sirhind\)](#) in Sirhind. The two sons of Guru Gobind Singh, [Zorawar](#) (9 years old) and Fateh (6 years old) were offered safe passage if they became [Muslims](#). With a courage that belied their years, both boys refused to do so. Wazir Khan sentenced them to death. They were [bricked up alive](#) within a wall.^[2] [Gurudwara Bhora Sahib](#) marks the site of the wall in Gurdwara Fatehgarh Sahib.

- After Guru Gobind Singh's death, [Banda Singh Bahadur](#), born Lachman Dev, also known as Madho Das and Banda Bairagi, took revenge on those who had taken part in the deaths of the children. After defeating mughals in the [Battle of Samana](#) and [Battle of Sadhaura](#) he conquered Samana and Sandhaura, he moved towards Sirhind and after defeating the Mughal forces in the [Battle of Chappar Chiri](#), Sikh army conquered Sirhind. In the battle, [Wazir Khan \(Sirhind\)](#) was beheaded.^[3]
- ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ {ਪੰਨਾ 135}
- **ਪਦਅਰਥ:-** ਪੋਖਿ-ਪੋਹ ਮਹੀਨੇ ਵਿਚ । ਤੁਖਾਰੁ-ਕੱਕਰ, ਕੋਰਾ । ਨ ਵਿਆਪਈ-ਜ਼ੋਰ ਨਹੀਂ ਪਾਂਦਾ । ਕੰਠਿ-ਗਲ ਵਿਚ, ਗਲ ਨਾਲ (ਹਿਰਦੇ ਵਿਚ) । ਨਾਹੁ-ਨਾਥ, ਖਸਮ, ਪਤੀ । ਬੇਧਿਆ-ਵਿੰਨਿਆ ਜਾਂਦਾ ਹੈ । ਚਰਨਾਰਬਿੰਦ-ਚਰਨ-ਅਰਬਿੰਦ, ਚਰਨ ਕਮਲ । ਦਰਸਨਿ-ਦੀਦਾਰ ਵਿਚ । ਸਾਹੁ-ਇਕ ਇਕ ਸਾਹ, ਬ੍ਰਿਤੀ । ਲਾਹੁ-ਲਾਭ । ਬਿਖਿਆ-ਮਾਇਆ । ਸਾਧੂ-ਗੁਰੂ । ਗੁਣ ਗਾਹੁ-ਗੁਣਾਂ ਦੀ ਵਿਚਾਰ, ਗੁਣਾਂ ਵਿਚ ਚੁੱਭੀ । ਜਹ ਤੇ-ਜਿਸ ਪ੍ਰਭੂ ਤੋਂ । ਸਮਾਹੁ-ਲਿਵ । ਕਰੁ-ਹੱਥ । ਗਹਿ-ਫੜ ਕੇ । ਪਾਰਬ੍ਰਹਮਿ-ਪਾਰਬ੍ਰਹਮ ਨੇ । ਬਾਰਿ ਜਾਉ-ਮੈਂ ਵਾਰਨੇ ਜਾਂਦੀ ਹਾਂ । ਬੇਰੀਆ-ਵਾਰੀ । ਅਗਮ-ਅਪਹੁੰਚ । ਅਗਾਹੁ-ਅਗਾਧ, ਡੂੰਘੇ ਜਿਗਰੇ ਵਾਲਾ । ਸਰਮ-ਲਾਜ । ਸਰਮ ਪਈ-ਇੱਜ਼ਤ ਰੱਖਣੀ ਪਈ । ਦਰਿ-ਦਰ ਉੱਤੇ । ਸੋਹੰਦਾ- {ਅਸਲ ਲਫਜ਼ 'ਸੋਹੰਦਾ' ਹੈ, ਪਾਠ 'ਸੁਹੰਦਾ' ਕਰਨਾ ਹੈ । ਅੱਖਰ 'ਸ' ਦੇ ਨਾਲ 'ਹ' ਅਤੇ 'ਦੋਵੇ' ਲਗਾਂ ਵਰਤੀਆਂ ਹਨ} ਸੋਹਣਾ ਲੱਗਦਾ ਹੈ ।
- **ਅਰਥ:-** ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ ।
- ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫਤਿ-ਸਾਲਾਹ ਵਿਚ ਚੁੱਭੀ ਲਾਈ ਹੈ । ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ । ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿਛੁੜਦੀ ਨਹੀਂ । (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ । ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ ।
- ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ।111।